

Sri Guru Granth Sahib

Displaying 65 of

ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥

Sathigur Saev Gun Nidhhaan Paaeiaa This Kee Keem N Paaee ||

Serving the True Guru, I have found the Treasure of Excellence. Its value cannot be estimated.

ਸਿਰੀਰਾਗੁ (ਮਃ ੩) ਅਸਟ (੧੮) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧

Sri Raag Guru Amar Das

ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥

Prabh Sakhaa Har Jeeo Maeraa Anthae Hoe Sakhaaee ||3||

The Dear Lord God is my Best Friend. In the end, He shall be my Companion and Support. ||3||

ਸਿਰੀਰਾਗੁ (ਮਃ ੩) ਅਸਟ (੧੮) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧

Sri Raag Guru Amar Das

ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥

Paeearrai Jagajeevan Dhaathaa Manamukh Path Gavaaee ||

In this world of my father's home, the Great Giver is the Life of the World. The self-willed manmukhs have lost their honor.

ਸਿਰੀਰਾਗੁ (ਮਃ ੩) ਅਸਟ (੧੮) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੨

Sri Raag Guru Amar Das

ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥

Bin Sathigur Ko Mag N Jaanai Andhhae Thour N Kaaee ||

Without the True Guru, no one knows the Way. The blind find no place of rest.

ਸਿਰੀਰਾਗੁ (ਮਃ ੩) ਅਸਟ (੧੮) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੨

Sri Raag Guru Amar Das

ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥

Har Sukhadhaathaa Man Nehee Vasiaa Anth Gaeiaa Pashhuthaaee ||4||

If the Lord, the Giver of Peace, does not dwell within the mind, then they shall depart with regret in the end. ||4||

ਸਿਰੀਰਾਗੁ (ਮਃ ੩) ਅਸਟ (੧੮) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੩

Sri Raag Guru Amar Das

ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥

Paeearrai Jagajeevan Dhaathaa Guramath Mann Vasaaeiaa ||

In this world of my father's house, through the Guru's Teachings, I have cultivated within my mind the Great Giver, the Life of the World.

ਸਿਰੀਰਾਗੁ (ਮਃ ੩) ਅਸਟ (੧੮) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੩

Sri Raag Guru Amar Das

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥

Anadhin Bhagath Karehi Dhin Raathee Houmai Mohu Chukaaeiaa ||

Night and day, performing devotional worship, day and night, ego and emotional attachment are removed.

ਸਿਰੀਰਾਗੁ (ਮਃ ੩) ਅਸਟ (੧੮) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੪

Sri Raag Guru Amar Das

ਜਿਸੁ ਸਿਉ ਰਾਤਾ ਤੈਸੇ ਹੋਵੈ ਸਚੇ ਸਚਿ ਸਮਾਇਆ ॥੫॥

Jis Sio Raathaa Thaiso Hovai Sachae Sach Samaaeiaa ||5||

And then, attuned to Him, we become like Him, truly absorbed in the True One. ||5||

ਸਿਰੀਰਾਗੁ (ਮਃ ੩) ਅਸਟ (੧੮) ੫:੩ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੫

Sri Raag Guru Amar Das

ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ ॥

Aapae Nadhar Karae Bhaao Laaeae Gur Sabadhee Beechaar ||

Bestowing His Glance of Grace, He gives us His Love, and we contemplate the Word of the Guru's Shabad.

ਸਿਰੀਰਾਗੁ (ਮਃ ੩) ਅਸਟ (੧੮) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੫

Sri Raag Guru Amar Das

ਸਤਿਗੁਰੁ ਸੇਵਿਐ ਸਹਜੁ ਉਪਜੈ ਹਉਮੈ ਤ੍ਰਿਸਨਾ ਮਾਰਿ ॥

Sathigur Saeviai Sehaj Oopajai Houmai Thrisanaa Maar ||

Serving the True Guru, intuitive peace wells up, and ego and desire die.

ਸਿਰੀਰਾਗੁ (ਮਃ ੩) ਅਸਟ (੧੮) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੬

Sri Raag Guru Amar Das

ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥

Har Gunadhaathaa Sadh Man Vasai Sach Rakhiaa Our Dhhaar ||6||

The Lord, the Giver of Virtue, dwells forever within the minds of those who keep Truth enshrined within their hearts. ||6||

ਸਿਰੀਰਾਗੁ (ਮਃ ੩) ਅਸਟ (੧੮) ੬:੩ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੬

Sri Raag Guru Amar Das

ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥

Prabh Maeraa Sadhaa Niramalaa Man Niramal Paaeiaa Jaae ||

My God is forever Immaculate and Pure; with a pure mind, He can be found.

ਸਿਰੀਰਾਗੁ (ਮਃ ੩) ਅਸਟ (੧੮) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੭

Sri Raag Guru Amar Das

ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥

Naam Nidhhaan Har Man Vasai Houmai Dhukh Sabh Jaae ||

If the Treasure of the Name of the Lord abides within the mind, egotism and pain are totally eliminated.

ਸਿਰੀਰਾਗੁ (ਮਃ ੩) ਅਸਟ (੧੮) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੭

Sri Raag Guru Amar Das

ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥

Sathigur Sabadh Sunaaeiaa Ho Sadh Balihaarai Jaaou ||7||

The True Guru has instructed me in the Word of the Shabad. I am forever a sacrifice to Him. ||7||

ਸਿਰੀਰਾਗੁ (ਮਃ ੩) ਅਸਟ (੧੮) ੭:੩ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੮

Sri Raag Guru Amar Das

ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥

Aapanai Man Chith Kehai Kehaaeae Bin Gur Aap N Jaaee ||

Within your own conscious mind, you may say anything, but without the Guru, selfishness and conceit are not eradicated.

ਸਿਰੀਰਾਗੁ (ਮਃ ੩) ਅਸਟ (੧੮) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੮

Sri Raag Guru Amar Das

ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥

Har Jeeo Bhagath Vashhal Sukhadhaathaa Kar Kirapaa Mann Vasaaee ||

The Dear Lord is the Lover of His devotees, the Giver of Peace. By His Grace, He abides within the mind.

ਸਿਰੀਰਾਗੁ (ਮਃ ੩) ਅਸਟ (੧੮) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੯

Sri Raag Guru Amar Das

ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥

Naanak Sobhaa Surath Dhaee Prabh Aapae Guramukh Dhae Vaddiaaee ||8||1||18||

O Nanak, God blesses us with the sublime awakening of consciousness; He Himself grants glorious greatness to the Gurmukh. ||8||1||18||

ਸਿਰੀਰਾਗੁ (ਮਃ ੩) ਅਸਟ (੧੮) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੯

Sri Raag Guru Amar Das

ਸਿਰੀਰਾਗੁ ਮਹਲਾ ੩ ॥

Sireeraag Mehalaa 3 ||

Siree Raag, Third Mehl:

ਸਿਰੀਰਾਗੁ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੫

ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥

Houmai Karam Kamaavadhae Jamaddandd Lagai Thin Aae ||

Those who go around acting in egotism are struck down by the Messenger of Death with his club.

ਸਿਰੀਰਾਗੁ (ਮਃ ੩) ਅਸਟ (੧੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੦

Sri Raag Guru Amar Das

ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥

J Sathigur Saevan Sae Oubarae Har Saethee Liv Laae ||1||

Those who serve the True Guru are uplifted and saved, in love with the Lord. ||1||

ਸਿਰੀਰਾਗੁ (ਮਃ ੩) ਅਸਟ (੧੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੧

Sri Raag Guru Amar Das

ਮਨ ਰੇ ਗੁਰਮੁਖਿ ਨਾਮੁ ਧਿਆਇ ॥

Man Rae Guramukh Naam Dhhiaae ||

O mind, become Gurmukh, and meditate on the Naam, the Name of the Lord.

ਸਿਰੀਰਾਗੁ (ਮਃ ੩) ਅਸਟ (੧੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੧

Sri Raag Guru Amar Das

ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥

Dhhur Poorab Karathai Likhiaa Thinaa Guramath Naam Samaae ||1|| Rehaao ||

Those who are so pre-destined by the Creator are absorbed into the Naam, through the Guru's Teachings. ||1||Pause||

ਸਿਰੀਰਾਗੁ (ਮਃ ੩) ਅਸਟ (੧੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੨

Sri Raag Guru Amar Das

ਵਿਨੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥

Vin Sathigur Paratheeth N Aavee Naam N Laago Bhao ||

Without the True Guru, faith does not come, and love for the Naam is not embraced.

ਸਿਰੀਰਾਗੁ (ਮਃ ੩) ਅਸਟ (੧੯) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੨

Sri Raag Guru Amar Das

ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥

Supanai Sukh N Paavee Dhukh Mehi Savai Samaae ||2||

Even in dreams, they find no peace; they sleep immersed in pain. ||2||

ਸਿਰੀਰਾਗੁ (ਮਃ ੩) ਅਸਟ (੧੯) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੩

Sri Raag Guru Amar Das

ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥

Jae Har Har Keechai Bahuth Locheeai Kirath N Maettiaa Jae ||

Even if you chant the Name of the Lord, Har, Har, with great longing, your past actions are still not erased.

ਸਿਰੀਰਾਗੁ (ਮਃ ੩) ਅਸਟ (੧੯) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੩

Sri Raag Guru Amar Das

ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥

Har Kaa Bhaanaa Bhagathee Manniaa Sae Bhagath Peae Dhar Thhaae ||3||

The Lord's devotees surrender to His Will; those devotees are accepted at His Door. ||3||

ਸਿਰੀਰਾਗੁ (ਮਃ ੩) ਅਸਟ (੧੯) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੪

Sri Raag Guru Amar Das

ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥

Gur Sabadh Dhirraavai Rang Sio Bin Kirapaa Laeiaa N Jaae ||

The Guru has lovingly implanted the Word of His Shabad within me. Without His Grace, it cannot be attained.

ਸਿਰੀਰਾਗੁ (ਮਃ ੩) ਅਸਟ (੧੯) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੫

Sri Raag Guru Amar Das

ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥

Jae So Anmrith Neereei Bhee Bikh Fal Laagai Dhhaae ||4||

Even if the poisonous plant is watered with ambrosial nectar a hundred times, it will still bear poisonous fruit. ||4||

ਸਿਰੀਰਾਗੁ (ਮਃ ੩) ਅਸਟ (੧੯) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੫

Sri Raag Guru Amar Das

ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥

Sae Jan Sachae Niramalae Jin Sathigur Naal Piaar ||

Those humble beings who are in love with the True Guru are pure and true.

ਸਿਰੀਰਾਗੁ (ਮਃ ੩) ਅਸਟ (੧੯) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੬

Sri Raag Guru Amar Das

ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥

Sathigur Kaa Bhaanaa Kamaavadhae Bikh Houmai Thaj Vikaar ||5||

They act in harmony with the Will of the True Guru; they shed the poison of ego and corruption. ||5||

ਸਿਰੀਰਾਗੁ (ਮਃ ੩) ਅਸਟ (੧੯) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੬

Sri Raag Guru Amar Das

ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰੁ ਸੋਧਹੁ ਜਾਇ ॥

Manehath Kithai Oupaae N Shhootteeai Simrith Saasathr Sodhhahu Jaae ||

Acting in stubborn-mindedness, no one is saved; go and study the Simritees and the Shaastras.

ਸਿਰੀਰਾਗੁ (ਮਃ ੩) ਅਸਟ (੧੯) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੭

Sri Raag Guru Amar Das

ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥

Mil Sangath Saadhoo Oubarae Gur Kaa Sabadh Kamaae ||6||

Joining the Saadh Sangat, the Company of the Holy, and practicing the Shabads of the Guru, you shall be saved. ||6||

ਸਿਰੀਰਾਗੁ (ਮਃ ੩) ਅਸਟ (੧੯) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੭

Sri Raag Guru Amar Das

ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥

Har Kaa Naam Nidhhaan Hai Jis Anth N Paaraavaar ||

The Name of the Lord is the Treasure, which has no end or limitation.

ਸਿਰੀਰਾਗੁ (ਮਃ ੩) ਅਸਟ (੧੯) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੮

Sri Raag Guru Amar Das

ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥

Guramukh Saehee Sohadhae Jin Kirapaa Karae Karathaar ||7||

The Gurmukhs are beautiful; the Creator has blessed them with His Mercy. ||7||

ਸਿਰੀਰਾਗੁ (ਮਃ ੩) ਅਸਟ (੧੯) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੮

Sri Raag Guru Amar Das

ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥

Naanak Dhaathaa Eaek Hai Dhoojaa Aour N Koe ||

O Nanak, the One Lord alone is the Giver; there is no other at all.

ਸਿਰੀਰਾਗੁ (ਮਃ ੩) ਅਸਟ (੧੯) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੯

Sri Raag Guru Amar Das

ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥

Gur Parasaadhee Paaeeai Karam Paraapath Hoe ||8||2||19||

By Guru's Grace, He is obtained. By His Mercy, He is found. ||8||2||19||

ਸਿਰੀਰਾਗੁ (ਮਃ ੩) ਅਸਟ (੧੯) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੬੫ ਪੰ. ੧੯

Sri Raag Guru Amar Das